

ਸਲੋਕ ਮਃ ੫ ॥

Shalok, Fifth Mehl:

ਹਰਣਾਖੀ ਕੂ ਸਚੁ ਵੈਣੁ ਸੁਣਾਈ ਜੋ ਤਉ ਕਰੇ ਉਧਾਰਣੁ ॥

O deer-eyed bride, I speak the Truth, which shall save you.

ਸੁੰਦਰ ਬਚਨ ਤੁਮ ਸੁਣਹੁ ਛਬੀਲੀ ਪਿਰੁ ਤੈਡਾ ਮਨ ਸਾਧਾਰਣੁ ॥

Listen to these beautiful words, O beauteous bride; your Beloved Lord is your mind's only support.

ਦੁਰਜਨ ਸੇਤੀ ਨੇਹੁ ਰਚਾਇਓ ਦਸਿ ਵਿਖਾ ਮੈ ਕਾਰਣੁ ॥

You have fallen in love with an evil person; tell me - show me why!

ਉਣੀ ਨਾਹੀ ਝੁਣੀ ਨਾਹੀ ਨਾਹੀ ਕਿਸੈ ਵਿਹੁਣੀ ॥

I lack nothing, and I am not sad or depressed; I have no deficiency at all.

ਪਿਰੁ ਛੈਲੁ ਛਬੀਲਾ ਛਡਿ ਗਵਾਇਓ ਦੁਰਮਤਿ ਕਰਮਿ ਵਿਹੁਣੀ ॥

I abandoned and lost my fascinating and beautiful Husband Lord; in this evil-mindedness, I have lost my good fortune.

ਨਾ ਹਉ ਭੁਲੀ ਨਾ ਹਉ ਚੁਕੀ ਨਾ ਮੈ ਨਾਹੀ ਦੋਸਾ ॥

I am not mistaken, and I am not confused; I have no egotism, and commit no offense.

ਜਿਤੁ ਹਉ ਲਾਈ ਤਿਤੁ ਹਉ ਲਗੀ ਤੂ ਸੁਣਿ ਸਚੁ ਸੰਦੇਸਾ ॥

As You have linked me, so I am linked; listen to my true message.

ਸਾਈ ਸੁਹਾਗਣਿ ਸਾਈ ਭਾਗਣਿ ਜੈ ਪਿਰਿ ਕਿਰਪਾ ਧਾਰੀ ॥

She alone is the blessed soul-bride, and she alone is fortunate, upon whom the Husband Lord has showered His Mercy.

ਪਿਰਿ ਅਉਗਣ ਤਿਸ ਕੇ ਸਭਿ ਗਵਾਏ ਗਲ ਸੇਤੀ ਲਾਇ ਸਵਾਰੀ ॥

Her Husband Lord takes away all her faults and mistakes; hugging her close in His embrace, He embellishes her.

ਕਰਮਹੀਣ ਧਨ ਕਰੈ ਬਿਨੰਤੀ ਕਦਿ ਨਾਨਕ ਆਵੈ ਵਾਰੀ ॥

The unfortunate soul-bride makes this prayer: O Nanak, when will my turn come?

ਸਭਿ ਸੁਹਾਗਣਿ ਮਾਣਹਿ ਰਲੀਆ ਇਕ ਦੇਵਹੁ ਰਾਤਿ ਮੁਰਾਰੀ ॥੧॥

All the blessed soul-brides celebrate and make merry; bless me as well with a night of bliss, O Lord. ||1||